

ਗਉੜੀ ਗੁਆਰੇਰੀ ਮਹਲਾ ੫ ॥

Gauree Gwaarayree, Fifth Mehl:

ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥

Even with vast sums of wealth, the mind is not satisfied.

ਅਨਿਕ ਰੂਪ ਦੇਖਿ ਨਹ ਪਤੀਆਨਾ ॥

Gazing upon countless beauties, the man is not satisfied.

ਪੁਤ੍ਰੁ ਕਲਤ੍ਰੁ ਉਰਝਿਓ ਜਾਨਿ ਮੇਰੀ ॥

He is so involved with his wife and sons - he believes that they belong to him.

ਓਹ ਬਿਨਸੈ ਓਇ ਭਸਮੈ ਢੇਰੀ ॥੧॥

That wealth shall pass away, and those relatives shall be reduced to ashes.

॥1॥

ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥

Without meditating and vibrating on the Lord, they are crying out in pain.

ਪ੍ਰਿਗੁ ਤਨੁ ਪ੍ਰਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ ॥

Their bodies are cursed, and their wealth is cursed - they are imbued with Maya. ॥1॥Pause॥

ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥

The servant carries the bags of money on his head,

ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥

but it goes to his master's house, and he receives only pain.

ਜਿਉ ਸੁਪਨੈ ਹੋਇ ਬੈਸਤ ਰਾਜਾ ॥

The man sits as a king in his dreams,

ਨੇਤ੍ਰੁ ਪਸਾਰੈ ਤਾ ਨਿਰਾਰਥ ਕਾਜਾ ॥੨॥

but when he opens his eyes, he sees that it was all in vain. ॥2॥

ਜਿਉ ਰਾਖਾ ਖੇਤ ਉਪਰਿ ਪਰਾਏ ॥

The watchman oversees the field of another,

ਖੇਤੁ ਖਸਮ ਕਾ ਰਾਖਾ ਉਠਿ ਜਾਏ ॥

but the field belongs to his master, while he must get up and depart.

ਉਸੁ ਖੇਤ ਕਾਰਣਿ ਰਾਖਾ ਕੜੈ ॥

He works so hard, and suffers for that field,

ਤਿਸ ਕੈ ਪਾਲੈ ਕਛੁ ਨ ਪੜੈ ॥੩॥

but still, nothing comes into his hands. ||3||

ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥

The dream is His, and the kingdom is His;

ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥

He who has given the wealth of Maya, has infused the desire for it.

ਆਪਿ ਬਿਨਾਹੇ ਆਪਿ ਕਰੇ ਰਾਸਿ ॥

He Himself annihilates, and He Himself restores.

ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦॥

Nanak offers this prayer to God. ||4||11||80||